

ਗੁਜਰੀ ਮਹਲਾ ੫ ॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ  
ਭਗਵੰਤ ॥੧॥ ਰਹਾਉ ॥ ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ  
ਗੁਰ ਗਿਆਨੁ ਬੁਧਿ ਬਿਬੇਕ ॥ ੧॥ ਕਰਣ ਕਾਰਣ ਸੰਮੂਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ  
ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੧੭॥੧੬॥ {ਪੰਨਾ 501}

ਪਦਅਰਥ:- ਰਸਨਾ—ਜੀਭ (ਨਾਲ)। ਰਵੰਤ—ਜਪਦਾ ਰਹੁ। ਛੋਡਿ—ਛੱਡ ਕੇ। ਮਿਥਿਆ—ਝੂਠੇ, ਨਾਸਵੰਤ।  
ਆਨ—ਹੋਰ। ਭਗਵੰਤ—ਭਗਵਾਨ। 1। ਰਹਾਉ।

ਆਧਾਰੁ—ਆਸਰਾ। ਈਤ—ਇਸ ਲੋਕ ਵਿਚ। ਆਗੈ—ਪਰਲੋਕ ਵਿਚ। ਟੇਕ—ਸਹਾਰਾ। ਗੋਬਿੰਦ—ਹੇ ਗੋਬਿੰਦ!  
ਗਿਆਨੁ—ਆਤਮਕ ਜੀਵਨ ਦੀ ਸੂਝ। ਬਿਬੇਕ ਬੁਧਿ—ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ। 1।

ਕਰਣ—ਜਗਤ। ਕਾਰਣ—ਮੂਲ। ਸੰਮੂਥ—ਸਾਰੀਆਂ ਤਾਕਤਾਂ ਵਾਲਾ। ਸ੍ਰੀਧਰ—ਲੱਛਮੀ-ਪਤੀ। ਤਾ ਕੀ—ਉਸ  
(ਹਰੀ) ਦੀ। ਗਹੀ—ਫੜੀ। ਮੁਕਤਿ ਜੁਗਤਿ—ਮਾਇਆ ਦੇ ਮੋਹ ਤੋਂ ਖਲਾਸੀ ਦਾ ਵਸੀਲਾ। ਰਵਾਲ ਸਾਧੂ—ਗੁਰੂ  
ਦੀ ਚਰਨ-ਧੂੜ। ਨਿਧਿ—ਖਜ਼ਾਨਾ। ਲਹੀ—ਲੱਭਾ। 2।

ਅਰਥ:- ਹੇ ਭਾਈ! ਆਪਣੀ ਜੀਭ ਨਾਲ ਸਦਾ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੋਰ ਝੂਠੇ ਵਿਹਾਰਾਂ (ਦੇ ਮੋਹ)  
ਨੂੰ ਛੱਡ ਕੇ ਸਦਾ ਭਗਵਾਨ ਦਾ ਭਜਨ ਕਰਿਆ ਕਰ। 1। ਰਹਾਉ।

ਹੇ ਗੋਬਿੰਦ! ਜਿਨ੍ਹਾਂ ਆਪਣੇ ਭਗਤਾਂ ਨੂੰ ਤੂੰ ਕਿਰਪਾ ਕਰ ਕੇ ਗੁਰੂ ਦਾ ਗਿਆਨ ਬਖਸ਼ਿਆ ਹੈ, ਤੇ ਚੰਗੇ ਮੰਦੇ ਦੀ ਪਰਖ  
ਕਰ ਸਕਣ ਵਾਲੀ ਅਕਲ ਦਿੱਤੀ ਹੈ, ਤੇਰਾ ਨਾਮ ਹੀ ਉਹਨਾਂ ਦੀ ਜ਼ਿੰਦਗੀ ਦਾ ਆਸਰਾ ਬਣ ਗਿਆ ਹੈ, ਇਸ ਲੋਕ  
ਤੇ ਪਰਲੋਕ ਵਿਚ ਉਹਨਾਂ ਨੂੰ ਤੇਰਾ ਹੀ ਸਹਾਰਾ ਹੈ। 1।

ਹੇ ਨਾਨਕ! (ਆਖ—) ਮਾਇਕ ਬੰਧਨਾਂ ਤੋਂ ਖਲਾਸੀ ਪਾਣ ਦਾ ਵਸੀਲਾ (ਸਿਰਫ਼) ਗੁਰੂ ਦੀ ਚਰਨ-ਧੂੜ ਹੈ, ਗੁਰੂ ਦੀ  
ਸਰਨ ਪੈਣ ਵਾਲੇ ਨੇ ਹੀ ਪਰਮਾਤਮਾ ਦਾ ਨਾਮ-ਖਜ਼ਾਨਾ ਹਾਸਲ ਕੀਤਾ ਹੈ, ਤੇ, ਉਸ ਪਰਮਾਤਮਾ ਦੀ ਸਰਨ ਲਈ ਹੈ  
ਜੋ ਸਾਰੇ ਜਗਤ ਦਾ ਮੂਲ ਹੈ ਜੋ ਸਭ ਤਾਕਤਾਂ ਦਾ ਮਾਲਕ ਹੈ, ਜੋ ਲਖਮੀ ਦਾ ਪਤੀ ਹੈ। 2। 17। 21।